

ਭੈਰਉ ਮਹਲਾ ੩ ॥

Bhairao, Third Mehl:

ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥

Upon my writing tablet, I write the Name of the Lord, the Lord of the Universe, the Lord of the World.

ਦੂਜੈ ਭਾਇ ਫਾਥੇ ਜਮ ਜਾਲਾ ॥

In the love of duality, the mortals are caught in the noose of the Messenger of Death.

ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥

The True Guru nurtures and sustains me.

ਹਰਿ ਸੁਖਦਾਤਾ ਮੇਰੈ ਨਾਲਾ ॥੧॥

The Lord, the Giver of peace, is always with me. ||1||

ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥

Following his Guru's instructions, Prahlaad chanted the Lord's Name;

ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥

he was a child, but he was not afraid when his teacher yelled at him.
||1||Pause||

ਮਾਤਾ ਉਪਦੇਸੈ ਪ੍ਰਹਿਲਾਦੁ ਪਿਆਰੇ ॥

Prahlaad's mother gave her beloved son some advice:

ਪੁਤ੍ਰੁ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥

"My son, you must abandon the Lord's Name, and save your life!"

ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥

Prahlaad said: "Listen, O my mother;

ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥

I shall never give up the Lord's Name. My Guru has taught me this."||2||

ਸੰਡਾ ਮਰਕਾ ਸਭਿ ਜਾਇ ਪੁਕਾਰੇ ॥

Sandaa and Markaa, his teachers, went to his father the king, and complained:

ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗੜੇ ॥

"Prahlaad himself has gone astray, and he leads all the other pupils astray."

ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥

In the court of the wicked king, a plan was hatched.

ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥

God is the Savior of Prahlaad. ||3||

ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥

With sword in hand, and with great egotistical pride, Prahlaad's father ran up to him.

ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥

"Where is your Lord, who will save you?"

ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹੁ ਉਪਾੜਿ ॥

In an instant, the Lord appeared in a dreadful form, and shattered the pillar.

ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥

Harnaakhash was torn apart by His claws, and Prahlaad was saved. ||4||

ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥

The Dear Lord completes the tasks of the Saints.

ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥

He saved twenty-one generations of Prahlaad's descendents.

ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥

Through the Word of the Guru's Shabad, the poison of egotism is neutralized.

ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥

O Nanak, through the Name of the Lord, the Saints are emancipated.

||5||10||20||